

ਸੋਰਠਿ ਮਹਲਾ ੫ ॥

Sorat'h, Fifth Mehl:

ਗੁਰੁ ਪੂਰਾ ਆਰਾਧੇ ॥

I worship and adore the Perfect Guru.

ਕਾਰਜ ਸਗਲੇ ਸਾਧੇ ॥

All my affairs have been resolved.

ਸਗਲ ਮਨੋਰਥ ਪੂਰੇ ॥

All desires have been fulfilled.

ਬਾਜੇ ਅਨਹਦ ਤੂਰੇ ॥੧॥

The unstruck melody of the sound current resounds. ||1||

ਸੰਤਹੁ ਰਾਮੁ ਜਪਤ ਸੁਖੁ ਪਾਇਆ ॥

O Saints, meditating on the Lord, we obtain peace.

ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੁਖ ਮਿਟਾਇਆ ॥੧॥ ਰਹਾਉ ॥

In the home of the Saints, celestial peace is pervading; all pain and suffering is dispelled. ||1||Pause||

ਗੁਰ ਪੂਰੇ ਕੀ ਬਾਣੀ ॥

The Word of the Perfect Guru's Bani

ਪਾਰਬ੍ਰਹਮ ਮਨਿ ਭਾਣੀ ॥

is pleasing to the Mind of the Supreme Lord God.

ਨਾਨਕ ਦਾਸਿ ਵਖਾਣੀ ॥

Slave Nanak speaks

ਨਿਰਮਲ ਅਕਥ ਕਹਾਣੀ ॥੨॥੧੮॥੮੨॥

the Unspoken, immaculate sermon of the Lord. ||2||18||82||